

ਟੋਡੀ ਮਹਲਾ ੫ ॥

Todee, Fifth Mehl:

ਮਾਨੁਖੁ ਬਿਨੁ ਬੁਝੇ ਬਿਰਥਾ ਆਇਆ ॥

Without understanding, his coming into the world is useless.

ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥

He puts on various ornaments and many decorations, but it is like dressing a corpse. ||Pause||

ਧਾਇ ਧਾਇ ਕ੍ਰਿਪਨ ਸੂਮੁ ਕੀਨੋ ਇਕਤ੍ਰੁ ਕਰੀ ਹੈ ਮਾਇਆ ॥

With great effort and exertion, the miser works to gather in the riches of Maya.

ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥

He does not give anything in charity or generosity, and he does not serve the Saints; his wealth does not do him any good at all. ||1||

ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥

The soul-bride puts on her ornaments, embellishes her bed, and fashions decorations.

ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥

But if she does not obtain the company of her Husband Lord, the sight of these decorations only brings her pain. ||2||

ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛੁਰਾਇਆ ॥

The man works all day long, threshing the husks with the pestle.

ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥

He is depressed, like a forced laborer, and so he is of no use to his own home. ||3||

ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥

But when God shows His Mercy and Grace, He implants the Naam, the Name of the Lord, within the heart.

ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥

Search the Saadh Sangat, the Company of the Holy, O Nanak, and find the sublime essence of the Lord. ||4||2||4||